

ਗੋਂਡ ॥

Gond:

ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥

As the house will not stand when the supporting beams are removed from within it,

ਨਾਮ ਬਿਨਾ ਕੈਸੇ ਪਾਰਿ ਉਤਰੈ ॥

just so, without the Naam, the Name of the Lord, how can anyone be carried across?

ਕੁੰਭ ਬਿਨਾ ਜਲੁ ਨਾ ਟੀਕਾਵੈ ॥

Without the pitcher, the water is not contained;

ਸਾਧੂ ਬਿਨੁ ਐਸੇ ਅਬਗਤੁ ਜਾਵੈ ॥੧॥

just so, without the Holy Saint, the mortal departs in misery. ||1||

ਜਾਰਉ ਤਿਸੈ ਜੁ ਰਾਮੁ ਨ ਚੇਤੇ ॥

One who does not remember the Lord - let him burn;

ਤਨ ਮਨ ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥

his body and mind have remained absorbed in this field of the world.
||1||Pause||

ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥

Without a farmer, the land is not planted;

ਸੂਤ ਬਿਨਾ ਕੈਸੇ ਮਣੀ ਪਰੋਈਐ ॥

without a thread, how can the beads be strung?

ਘੁੰਡੀ ਬਿਨੁ ਕਿਆ ਗੰਠਿ ਚੜਾਈਐ ॥

Without a loop, how can the knot be tied?

ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥੨॥

Just so, without the Holy Saint, the mortal departs in misery. ||2||

ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥

Without a mother or father there is no child;

ਬਿੰਬ ਬਿਨਾ ਕੈਸੇ ਕਪਰੇ ਧੋਈ ॥

just so, without water, how can the clothes be washed?

ਘੋਰ ਬਿਨਾ ਕੈਸੇ ਅਸਵਾਰ ॥

Without a horse, how can there be a rider?

ਸਾਧੂ ਬਿਨੁ ਨਾਹੀ ਦਰਵਾਰ ॥੩॥

Without the Holy Saint, one cannot reach the Court of the Lord. ||3||

ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥

Just as without music, there is no dancing,

ਖਸਮਿ ਦੁਹਾਗਨਿ ਤਜਿ ਅਉਹੇਰੀ ॥

the bride rejected by her husband is dishonored.

ਕਹੈ ਕਬੀਰੁ ਏਕੈ ਕਰਿ ਕਰਨਾ ॥

Says Kabeer, do this one thing:

ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥੪॥੬॥੯॥

become Gurmukh, and you shall never die again. ||4||6||9||